



# Punjab Government Gazette

Published by Authority

No. 18]

CHANDIGARH, FRIDAY, MAY 3, 2024 (VAISAKHA 13, 1946 SAKA)

## PART I

### Punjab Government Notifications and Orders

#### ਪੰਜਾਬ ਸਰਕਾਰ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ  
(ਇਮਾਰਤਾਂ ਤੇ ਸੜਕਾਂ-2 ਸ਼ਾਖਾ)

#### ਹੁਕਮ

ਮਿਤੀ 31 ਮਾਰਚ, 2023

ਨੰ: WSSD-BR201/27/2020-6BR2/801.-ਸ਼੍ਰੀ ਮਨਜੀਤ ਸਿੰਘ, ਉਪ ਮੰਡਲ ਇੰਜੀਨੀਅਰ (ਕੋਡ ਨੰਬਰ 565/1001), ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਨੰਬਰ 1, ਐਟ ਚੰਡੀਗੜ੍ਹ 58 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ, ਜਿਲਦ-1, ਭਾਗ-1 ਦੇ ਨਿਯਮ 3.26 (ਓ) ਅਧੀਨ ਮਿਤੀ 31.03.2023 ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਇਸ ਤੋਂ ਇਲਾਵਾ ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜ਼ੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ਨੂੰ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।

3. ਸ਼੍ਰੀ ਮਨਜੀਤ ਸਿੰਘ, ਉਪ ਮੰਡਲ ਇੰਜੀਨੀਅਰ ਦੀ ਰਿਟਾਇਰਮੈਂਟ ਉਪਰੰਤ ਜਲ ਸਪਲਾਈ ਤੇ ਸੈਨੀਟੇਸ਼ਨ ਉਪ ਮੰਡਲ ਨੰ: 1, ਐਟ ਚੰਡੀਗੜ੍ਹ ਦਾ ਵਾਧੂ ਚਾਰਜ ਸ਼੍ਰੀ ਸਮੁੰਦਰ ਗੁਪਤ, ਉਪ ਮੰਡਲ ਇੰਜੀਨੀਅਰ ਜਸਸ ਉਪ ਮੰਡਲ ਨੰ: 2, ਐਟ ਚੰਡੀਗੜ੍ਹ ਨੂੰ ਦਿੱਤਾ ਜਾਂਦਾ ਹੈ ਅਤੇ ਇਸ ਵਾਧੂ ਚਾਰਜ ਦੇ ਬਦਲੇ ਅਧਿਕਾਰੀ ਨੂੰ ਕੋਈ ਵਾਧੂ ਵਿੱਤੀ ਲਾਭ ਮਿਲਣਯੋਗ ਨਹੀਂ ਹੋਣਗੇ।

ਚੰਡੀਗੜ੍ਹ  
ਮਿਤੀ 9 ਮਾਰਚ, 2023

ਡੀ.ਕੇ.ਤਿਵਾਰੀ, ਆਈ.ਏ.ਐਸ.  
ਵਿਸ਼ੇਸ਼ ਸਕੱਤਰ, ਪੰਜਾਬ ਸਰਕਾਰ,  
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।